

ਸੰਗਤਿ

ਭਾਗ- 3

ਅਕਾਲ ਪੁਰਖ ਨੇ ਇਹ ਕਾਇਨਾਤ ਅਥਵਾ ‘ਵਡ-ਖੇਲ ਤਮਾਸੇ’ ਦੀ ਆਪਣੇ ‘ਕਵਾਉ’ ਅਥਵਾ ‘ਹੁਕਮ’ ਦੁਆਰਾ ਰਚਨਾ ਕੀਤੀ, ਜਿਸ ਨੂੰ ਉਹ ਆਪ ਹੀ ਦੇਖ ਕੇ ‘ਚਾਉ’ ਵਿਚ ਪ੍ਰਸੰਨ ਹੋ ਰਿਹਾ ਹੈ ।

ਹੁਕਮੀ ਹੁਕਮੁ ਚਲਾਏ ਰਾਹੁ ॥

ਨਾਨਕ ਵਿਗਸੈ ਵੇਪਰਵਾਹੁ ॥

(ਪੰਨਾ-2)

ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੌਜ ਵੇਖੈ ਪ੍ਰਭੁ ਆਪੈ ॥ (ਪੰਨਾ-605)

ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ (ਪੰਨਾ-723)

ਬੱਚੇ—ਗੁੱਡੀਆਂ, ਪਟੋਲੇ ਆਦਿ ਬਣਾ ਕੇ ਚਾਉ ਨਾਲ ਖੇਡਦੇ ਤੇ ਪ੍ਰਸੰਨ ਹੁੰਦੇ ਹਨ, ਅਤੇ ਫਿਰ ਆਪ ਹੀ ਤੋੜ ਦਿੰਦੇ ਹਨ । ਇਹ ਬੱਚਿਆਂ ਦੀ ‘ਖੇਲ’, ਇਲਾਹੀ ‘ਵਡ-ਖੇਲ-ਤਮਾਸਾ’ ਦੀ ਰਚਨਾਵਲੀ ਦਾ ਹੀ ਸੰਕੇਤ ਹੈ ।

ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੇ ॥

(ਪੰਨਾ-579)

ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥

(ਪੰਨਾ-1102)

ਫਰਕ ਸਿਰਫ਼ ਇਹ ਹੈ, ਕਿ ਬੱਚਿਆਂ ਦੇ ਬਣਾਏ ਹੋਏ ਗੁੱਡੀਆਂ-ਪਟੋਲੇ ਤਾਂ ‘ਨਿਰਜੀਵ’ ਹਨ— ਪਰ, ਅਕਾਲ ਪੁਰਖ ਨੇ ਆਪਣੇ ਰਚੇ ਹੋਏ ਜੀਵਾਂ ਵਿਚ ਆਪਣੀ ‘ਜੋਤ’ ਪ੍ਰਵੇਸ਼ ਕਰਕੇ, ਉਹਨਾਂ ਨੂੰ ਆਪਣੀ ‘ਜੀਵਨ-ਰੌਂ’ ਅਥਵਾ ‘ਨਾਮ’ ਦੇ ‘ਸੂਤ’ ਵਿਚ ਪਰੋ ਦਿਤਾ ।

ਸਗਲ ਸਮਰ੍ਗੀ ਤੁਮਰੈ ਸੂਤਿ੍ਧ ਧਾਰੀ ॥

(ਪੰਨਾ-268)

ਆਪਨ ਸੂਤਿ ਸਭ ਜਗਤੁ ਪਰੋਇ ॥

(ਪੰਨਾ-292)

ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥

(ਪੰਨਾ-604)

ਇਸ ‘ਜੀਵਨ-ਰੌਂ’ ਅਥਵਾ ‘ਨਾਮ’ ਦੀ ‘ਪ੍ਰੀਤ-ਡੋਰੀ’ ਵਿਚ ਸਾਰੇ ਜੀਵ ਪ੍ਰੇਤੇ ਹੋਏ ਹਨ ਅਤੇ ਇਸੇ ‘ਪ੍ਰੀਤ-ਡੋਰੀ’ ਰਾਹੀਂ ਸਾਰਿਆਂ ਜੀਵਾਂ ਦਾ ਇਕ ਦੂਜੇ ਨਾਲ ਅਤੇ ਅਕਾਲ ਪੁਰਖ ਨਾਲ—

ਸੰਬੰਧ

ਮੇਲ-ਜੋਲ
ਸੰਗ
ਸੰਗਤ

ਬਣੀ ਹੋਈ ਹੈ ।

ਏਸੇ ‘ਨਾਮ-ਡੋਰੀ’ ਅਥਵਾ ਆਤਮਿਕ ‘ਸੂਤ’ ਦੁਆਰਾ ਹੀ ‘ਜੀਵਾਂ’ ਦੀ ਆਪਸ ਵਿਚ,
ਅਤੇ ਆਪਣੇ ਕਰਤੇ ਅਕਾਲ ਪੁਰਖ ਵਿਚਕਾਰ —

ਪਿਆਰ ਦੀ ਖਿੱਚ
ਪ੍ਰੀਤ ਦੀ ਡੋਰੀ
ਪ੍ਰੀਤ ਦੀ ਤਾਂਘ

ਦੁਆਰਾ, ਆਤਮਿਕ —

ਸਾਂਝ
ਵਣਜ-ਵਪਾਰ
ਲੇਵਾ-ਦੇਵੀ
ਲਾਹਾ

ਬਣਿਆ ਹੋਇਆ ਹੈ ।

ਇਲਾਹੀ ‘ਜੀਵਨ-ਰੌੜੀ’ ਅਥਵਾ ‘ਨਾਮ’ ਨਾਲ ਜੀਵ ਦਾ ਆਤਮਿਕ —

ਸੰਬੰਧ
ਮੇਲ-ਜੋਲ
ਸਾਂਝ
ਸੰਗਤ
ਲੇਵਾ-ਦੇਵੀ

ਜੀਵ ਦੀ —

ਚੇਤਨਤਾ
ਧਿਆਨ
ਯਾਦ
ਸਿਮਰਨ
ਵਿਸ਼ਵਾਸ
ਸਰਧਾ-ਭਾਵਨੀ
ਪ੍ਰੇਮ-ਸਵੈਪਨਾ

ਰਾਹੀਂ —

ਊਪਜਦੀ

ਪਲਦੀ
ਮੌਲਦੀ
ਦਿੜ੍ਹ

ਹੁੰਦੀ ਹੈ। ਦੂਜੇ ਲੱਡਾਂ ਵਿਚ ਅਕਾਲ ਪੁਰਖ ਅਤੇ 'ਨਾਮ' ਦੀ 'ਹੋਂਦ' ਦੀ ਬਾਬਤ, ਸਾਡੇ ਮਨ ਵਿਚ—

ਅਹਿਸਾਸ
ਵਿਸ਼ਵਾਸ
ਸ਼ਰਧਾ-ਭਾਵਨੀ
ਪ੍ਰੇਮ-ਸਵੈਪਨਾ
ਜਾਗ੍ਰਤੀ

ਸਾਡੀ 'ਚੇਤਨਤਾ' ਅਥਵਾ 'ਧਿਆਨ' ਦੁਆਰਾ ਹੀ ਹੋ ਸਕਦੀ ਹੈ।

ਚੁਰਾਸੀ ਲੱਖ ਜੂਨਾਂ ਵਿਚ ਭੀ 'ਜੀਵਨ-ਰੌਂ' ਅਥਵਾ 'ਨਾਮ', 'ਰਵਿ ਰਹਿਆ ਭਰਪੂਰ' ਹੈ, ਪਰ ਉਹਨਾਂ ਦੀ ਚੇਤਨਤਾ (consciousness) ਅਥਵਾ ਅਹਿਸਾਸ ਕਰਨ ਦੀ ਸ਼ਕਤੀ ਅਤੀ 'ਠੁੱਲੀ' ਅਤੇ ਨੀਵੀਂ ਹੋਣ ਕਾਰਣ ਉਹਨਾਂ ਨੂੰ ਅੰਤਰ-ਆਤਮੇ ਰਵਿ-ਰਹੀ 'ਜੀਵਨ-ਰੌਂ', 'ਸਬਦ' ਅਥਵਾ 'ਨਾਮ' ਦਾ ਅਹਿਸਾਸ ਜਾਂ ਗਿਆਨ ਨਹੀਂ ਹੁੰਦਾ।

ਚੁਰਾਸੀ ਲੱਖ ਜੂਨਾਂ ਦੇ ਮੁਕਾਬਲੇ ਤੇ, ਇਨਸਾਨ ਦੀ 'ਚੇਤਨਤਾ' ਅਥਵਾ ਅਹਿਸਾਸ ਸ਼ਕਤੀ ਅਤੀ ਸੂਖਮ ਅਤੇ ਤੀਖਣ ਹੈ, ਜਿਸ ਕਰਕੇ ਇਨਸਾਨ ਦੀ 'ਚੇਤਨਤਾ' ਹੀ ਕੋਮਲ ਦੈਵੀ ਭਾਵਨਾਵਾਂ ਨੂੰ ਮਹਿਸੂਸ ਕਰ ਸਕਦੀ ਹੈ ਤੇ ਇਹਨਾਂ ਦਾ ਆਤਮਿਕ ਰਸ ਅਤੇ 'ਪ੍ਰੇਮ ਸਵੈਪਨਾ' ਮਾਣ ਸਕਦੀ ਹੈ।

ਜਦੋਂ ਸਾਡੇ ਅੰਦਰ ਅਹਿਸਾਸ ਸ਼ਕਤੀ ਯਾ 'ਚੇਤਨਤਾ' ਠੁੱਲੀ ਅਤੇ ਨੀਵੀਂ ਹੋਵੇ, ਤਾਂ ਅਸੀਂ 'ਪਸੂ' ਸਮਾਨ ਹੋ ਜਾਂਦੇ ਹਾਂ ਅਤੇ ਪਸੂਆਂ ਵਾਂਗਰ ਆਪਣੇ ਅੰਤਿਸ਼ਕਰਨ ਅਤੇ ਨੀਵੇਂ ਖਿਆਲਾਂ ਦੇ ਪ੍ਰਾਇਣ ਹੋ ਕੇ ਅਚੇਤ ਹੀ ਨੀਵੇਂ ਕਰਮ ਕਰਦੇ ਰਹਿੰਦੇ ਹਾਂ।

ਜੋ ਨ ਸੁਨਹਿ ਜਸੂ ਪਰਮਾਨੰਦਾ ॥
ਪਸੂ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥

(ਪੰਨਾ-188)

ਕਰਤੂਤਿ ਪਸੂ ਕੀ ਮਾਨਸ ਜਾਤਿ ॥

(ਪੰਨਾ-267)

ਲੋਕ ਪਚਾਰਾ ਕਰੈ ਦਿਨੁ ਰਾਤਿ ॥

ਮਨਮੁਖ ਅੰਧੁਲੇ ਗੁਰਮਤਿ ਨ ਭਾਈ ॥

ਪਸੂ ਭਏ ਅਭਿਮਾਨੁ ਨ ਜਾਈ ॥

(ਪੰਨਾ-1190)

ਕਈ ਵਾਰੀ ਆਪਣੀਆਂ ਨੀਵੀਆਂ ਵਾਸ਼ਨਾਵਾਂ ਦੇ ਅਸਰ ਹੇਠ ਅਸੀਂ ਪਸੂਆਂ ਤੋਂ ਭੀ ਨੀਵੇਂ ਕਰਮ ਕਰਦੇ ਹਾਂ ਅਤੇ ਨਤੀਜੇ ਭੁਗਤਦੇ ਹਾਂ।

ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥

ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥ (ਪੰਨਾ-50)

ਧਿਗੁ ਖਾਣਾ ਧਿਗੁ ਪੈਨਣਾ ਜਿਨਾ ਦੂਜੈ ਭਾਇ ਪਿਆਰੁ ॥
ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥ (ਪੰਨਾ-1347)

ਇਸ ਤਰ੍ਹਾਂ ਸਾਡੇ ਮਨ ਵਿਚ ਅਕਾਲ ਪੁਰਖ ਦੀ 'ਭੁਲ' ਵਾਪਰ ਜਾਂਦੀ ਹੈ ਅਤੇ ਸਾਡੀ ਚੇਤਨਤਾ ਵਿਚੋਂ 'ਨਾਮ' ਦੀ ਜੀਵਨ-ਰੌੜੇ ਦਾ ਅਹਿਸਾਸ ਯਾ ਵਿਸ਼ਵਾਸ ਉਡ ਜਾਂਦਾ ਹੈ ਯਾ 'ਓਪਰਾ ਜਿਹਾ' ਹੋ ਜਾਂਦਾ ਹੈ, ਜਿਸ ਕਾਰਣ ਜੀਵ ਦਾ ਆਤਮਿਕ ਮੰਡਲ ਨਾਲ 'ਚੇਤਨ-ਸੰਬੰਧ' ਟੁਟ ਜਾਂਦਾ ਹੈ ਤੇ 'ਨਾਮ' ਦੀ ਜੀਵਨ-ਰੌੜੇ ਨਾਲ ਸਾਡੀ—

ਸਾਂਝ

ਸੰਗਤ

ਲੇਵਾ-ਦੇਵੀ

ਨਹੀਂ ਹੋ ਸਕਦੀ ਅਤੇ ਅਸੀਂ ਆਪਣੇ ਇਲਾਹੀ ਵਿਰਸੇ ਤੋਂ ਵਾਂਝੇ ਹੋ ਜਾਂਦੇ ਹਾਂ ।

ਇਲਾਹੀ ਮੰਡਲ ਦੀ 'ਪ੍ਰੀਤ-ਡੋਰੀ' ਵਿਚੋਂ ਨਿਕਲ ਕੇ 'ਜੀਵ' ਆਤਮਿਕ 'ਮਾਲਾ' ਦੇ ਬਾਕੀ ਮਣਕਿਆਂ ਅਥਵਾ ਗੁਰਮੁਖ ਪਿਆਰਿਆਂ ਦੀ 'ਚੇਤਨਤਾ' ਨਾਲੋਂ ਭੀ ਵਿਛੜ ਜਾਂਦਾ ਹੈ ਅਤੇ ਉਹਨਾਂ ਦੀ ਦੈਵੀ ਦਾਮਨਿਕ 'ਸ਼ਖਸੀਅਤ' ਨਾਲ ਅੰਤ੍ਰ-ਆਤਮੇ—

ਮੇਲ-ਜੋਲ

ਸਾਂਝ

ਸੰਗਤ

ਵਣਜ-ਵਪਾਰ

ਲੇਵਾ-ਦੇਵੀ

ਗੀ ਨਹੀਂ ਹੋ ਸਕਦੀ ।

ਇਸ ਤਰ੍ਹਾਂ 'ਭੁਲ' ਦੁਆਰਾ ਆਤਮਿਕ 'ਸੌਮੇ' ਅਕਾਲ ਪੁਰਖ ਅਥਵਾ 'ਨਾਮ' ਅਤੇ 'ਸੰਗਤ' ਨਾਲੋਂ ਟੁਟ ਕੇ, ਮਾਇਕੀ ਮੰਡਲ ਵਿਚ ਅਪਣੇ ਆਪ ਨੂੰ ਅੱਡਰੀ ਹਸਤੀ ਸਮਝਦਾ ਹੈ, ਜਿਸ ਕਾਰਣ ਉਸ ਨੂੰ ਇਕੱਲਾਪਨ ਮਹਿਸੂਸ ਹੁੰਦਾ ਹੈ ।

ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ (ਪੰਨਾ-135)

ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ (ਪੰਨਾ-244)

ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥

ਛੁਟੇ ਤਿਲ ਬੂਆੜੀ ਜਿਉ ਸੁੰਦੇ ਅੰਦਰਿ ਖੇਤ ॥ (ਪੰਨਾ-463)

ਆਪ ਕਮਾਣੈ ਵਿਛੁੜੀ ਦੇਸੁ ਨ ਕਾਹੂ ਦੇਣ ॥

(ਪੰਨਾ-136)

ਵਿਧਣ ਖੂਹੀ ਮੁੰਧ ਇਕੇਲੀ ॥

ਨਾ ਕੋ ਸਾਥੀ ਨਾ ਕੋ ਬੇਲੀ ॥ (ਪੰਨਾ-794)

ਉਦਾਹਰਣ ਦੇ ਤੌਰ ਤੇ ਜਦ ਤਾਈਂ ਕੋਈ 'ਮਣਕਾ' ਮਾਲਾ ਵਿਚ ਪ੍ਰੇਤਾ ਹੋਇਆ ਹੈ, ਤਦ ਤਾਈਂ ਉਹ ਮਾਲਾ ਦੇ ਮਣਕਿਆਂ ਦੇ 'ਪ੍ਰਵਾਰ' ਦਾ ਮੈਂਬਰ ਹੁੰਦਾ ਹੈ ਅਤੇ ਸਮੁੱਚੀ 'ਮਾਲਾ' ਦੀ ਸੁਹਣੱਪ, ਵਡਿਆਈ ਅਤੇ ਕਦਰ-ਕੀਮਤ ਵਿਚ ਹਰ ਇਕ ਮਣਕੇ ਦਾ ਹਿੱਸਾ ਯਾ ਵਿਸ਼ਾ ਹੁੰਦਾ ਹੈ। ਪਰ 'ਮਾਲਾ' ਤੋਂ ਨਿਕਲ ਕੇ, ਇਕੱਲੇ ਮਣਕੇ ਦੀ ਕੋਈ ਵਡਿਆਈ ਯਾ ਕਦਰ-ਕੀਮਤ ਨਹੀਂ ਰਹਿੰਦੀ, ਬਲਕਿ ਉਹ ਮਣਕਾ ਆਪੂਰਵੀ ਸਹੇਲੀ ਹੋਈ ਇਕੱਲ ਵਿਚ ਝੁਰਦਾ ਅਤੇ ਖੁਆਰ ਹੁੰਦਾ ਹੈ।

ਇਸੇ ਤਰ੍ਹਾਂ ਜਦ ਜੀਵ 'ਨਾਮ' ਦੀ ਪ੍ਰੀਤ-ਡੋਰੀ ਵਿਚ ਪ੍ਰੇਤਾ ਹੁੰਦਾ ਹੈ, ਤਾਂ ਉਹ ਆਤਮਿਕ ਮੰਡਲ ਦੇ ਸਾਰੇ ਗੁਣਾਂ ਅਤੇ ਵਡਿਆਈਆਂ ਦਾ 'ਸਾਂਝੀਵਾਲ' ਹੁੰਦਾ ਹੈ ਅਤੇ 'ਨਾਮ' ਵਿਚ ਪ੍ਰੇਤੇ ਹੋਏ ਸਤਸੰਗੀਆਂ, ਸੰਤ ਮੰਡਲੀ ਅਥਵਾ 'ਨਾਨਕ ਪ੍ਰਵਾਰ' ਦਾ ਮੈਂਬਰ ਹੁੰਦਾ ਹੈ ਤੇ ਦੈਵੀ ਸੰਗਤ ਦੁਆਰਾ ਆਤਮਿਕ 'ਲੇਵਾ-ਦੇਵੀ' ਕਰਦਾ ਅਤੇ ਲਾਹਾ ਲੈਂਦਾ ਹੈ।

ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ (ਪੰਨਾ-135)

ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥

ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥

(ਪੰਨਾ-185)

ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥

ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥

(ਪੰਨਾ-614)

ਨਾਨਕ ਹਰਿ ਜਸੁ ਹਰਿ ਗੁਣ ਲਾਹਾ

ਸਤ ਸੰਗਤਿ ਸਚ ਫਲੁ ਪਾਇਆ ॥

(ਪੰਨਾ-1040)

ਹੀਰੇ ਹੀਰਾ ਬੇਧਿਆ ਰਤਨ ਮਾਲ ਸਤਿਸੰਗਤਿ ਚੰਗੀ ।

(ਵਾ, ਭਾ, ਗੁ. 6/9)

ਗੁਰਸਿਖ ਰਤਨ ਪਦਾਰਥਾ ਸਾਧਸੰਗਤਿ ਮਿਲਿ ਮਾਲ ਪਰੋਈ ।

(ਵਾ, ਭਾ, ਗੁ. 15/16)

ਖਤਰਨਾਕ ਮੁਜਰਮਾਂ ਨੂੰ ਕਾਲ ਕੋਠਰੀ (solitary cell) ਵਿਚ ਬੰਦ ਕੀਤਾ ਜਾਂਦਾ ਹੈ, ਜਿਸ ਦੀ 'ਇਕੱਲ' ਅਤਿ ਦੁਖਦਾਈ ਅਤੇ ਅਸਹਿ ਹੁੰਦੀ ਹੈ।

ਏਸੇ ਤਰ੍ਹਾਂ ਜਦ 'ਜੀਵ', 'ਨਾਮ' ਨਾਲੋਂ ਟੁਟ ਕੇ ਮਾਇਕੀ ਮੰਡਲ ਵਿਚ ਪ੍ਰਵਿਰਤ ਹੁੰਦਾ ਹੈ, ਤਾਂ ਉਸ ਨੂੰ 'ਹਉਮੈ' ਦੇ ਦੀਰਘ ਰੋਗ ਅਥਵਾ 'ਦੂਜੇ ਭਾਉ' ਦਾ 'ਭਰਮ' ਚਿੰਬੜ ਜਾਂਦਾ ਹੈ ਅਤੇ ਉਹ ਆਪਣੇ ਆਪ 'ਮੈਂ-ਮੇਰੀ' ਦੀ 'ਕਾਲ ਕੋਠਰੀ' ਵਿਚ ਕੈਦ ਰਹਿੰਦਾ ਹੈ ਅਤੇ ਸਾਰੀ ਉਮਰ ਚਿੰਤਾ-ਫਿਕਰ, ਡਰ-ਭੈ ਦੇ 'ਅਗਨ ਸੋਕ ਸਾਗਰ' ਵਿਚ ਸੜਦਾ-ਬਲਦਾ ਰਹਿੰਦਾ ਹੈ।

ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥

(ਪੰਨਾ-136)

ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥

(ਪੰਨਾ-513)

ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੌਗੁ ਜੀਉ ॥ (ਪੰਨਾ-760)

ਮੋਹ-ਮਾਇਆ ਵਿਚ ਗਲਤਾਨ ਹੋਏ ਜੀਵ ਨੂੰ ਉੱਚੀ-ਸੁੱਚੀ 'ਦੈਵੀ ਸੰਗਤ' ਨਹੀਂ
ਭਾਉਂਦੀ । ਜੇ ਦੇਖਾ-ਦੇਖੀ ਯਾ ਰਿਵਾਜਨ 'ਸੰਗਤ' ਵਿਚ ਜਾਂਦਾ ਭੀ ਹੈ, ਤਾਂ ਸਰਧਾ-ਭਾਵਨੀ
ਨਾ ਹੋਣ ਕਰਕੇ, ਉਹ ਸੰਗਤ ਵਿਚੋਂ ਕੋਈ ਲਾਹਾ ਨਹੀਂ ਲੈ ਸਕਦਾ।

ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥

ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥

ਓਇ ਵਲਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥

ਵਿਚਿ ਸਚੇ ਕੂੜ੍ਹ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥

ਕੂੜਿਆਰ ਕੂੜਿਆਰੀ ਜਾਇ ਰਲੇ

ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥

(ਪੰਨਾ-314)

ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥

ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥

(ਪੰਨਾ-756)

ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥

ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥

(ਪੰਨਾ-1368)

ਸਾਧਸੰਗਤਿ ਗੁਰ ਸਬਦੁ ਸੁਣਿ ਗੁਰਮੁਖਿ ਪੰਥ ਨ ਚਾਲ ਚਲੰਦੇ ।

ਕਪਟ ਸਨੋਹੀ ਫਲੁ ਨ ਲਹੰਦੇ ।

(ਵਾ. ਭਾ. ਗੁ. 17/3)

ਜਦ ਅਕਾਲ ਪੁਰਖ ਦੀ 'ਯਾਦ', ਜੀਵ ਦੀ ਚੇਤਨਤਾ (consciousness) ਵਿਚੋਂ
ਨਿਕਲ ਜਾਵੇ ਯਾ ਢਿੱਲੀ ਪੈ ਜਾਵੇ ਅਥਵਾ ਵਿਸ਼ਵਾਸ ਘਟ ਜਾਵੇ, ਤਾਂ ਹਉਮੈ ਦੀ 'ਮੈਂ-ਮੇਰੀ'
ਅਥਵਾ 'ਦੂਜੇ-ਭਾਉ' ਦਾ ਵਰਤਾਰਾ ਹੋ ਜਾਂਦਾ ਹੈ । ਇਸ 'ਦੂਜੇ ਭਾਉ' ਅਥਵਾ ਹਉਂਧਾਰੀ
ਚੇਤਨਤਾ (ego-consciousness) ਦੁਆਰਾ—

ਮੈਂ-ਮੇਰੀ

ਖੁਦਗਰਜੀ

ਈਰਖਾ-ਦਵੈਤ

ਵੈਰ-ਵਿਰੋਧ

ਕਾਮ

ਕ੍ਰੋਧ

ਲੋਭ

ਮੋਹ

ਹੰਕਾਰ

ਆਦਿ, ਸਾਰੀਆਂ ਮਾਇਕੀ ਵਾਸ਼ਨਾਵਾਂ ਸਹਿਜੇ ਹੀ ਜੀਵ ਨੂੰ ਆ ਚਿੰਬੜਦੀਆਂ ਹਨ,
ਜਿਹਨਾਂ ਦੇ 'ਅਭਿਆਸ' ਨਾਲ ਸਾਡੇ ਮਨ ਉਤੇ 'ਭਰਮ ਕੀ ਕਾਈ' ਅਥਵਾ 'ਮਾਇਕੀ ਮੈਲ'

ਚੜ੍ਹਦੀ ਜਾਂਦੀ ਹੈ, ਤੇ ਅਸੀਂ ਆਤਮਿਕ ਮੰਡਲ ਤੋਂ ਹੋਰ ਵੀ ਦੁਰੇਡੇ ਅਥਵਾ ਅਸ਼ਰਧਕ ਹੁੰਦੇ ਜਾਂਦੇ ਹਨ।

ਹਰ ਇਕ ਜੀਵ ਦੇ ਮਾਇਕੀ ਖਿਆਲ, ਸਮਝ, ਨਿਸਚੇ ਅੱਡੇ-ਅੱਡ ਹੋਣ ਕਰਕੇ, ਸਾਡੇ ਜੀਵਨ ਦੇ 'ਤਜਰਬੇ' ਭੀ ਵਿਲੱਖਣ ਹੁੰਦੇ ਹਨ ਤੇ ਸਾਡੇ ਅੰਤਿਸ਼ਕਰਨ ਦੀ ਰੰਗਤ ਭੀ ਭਿੰਨ-ਭਿੰਨ ਹੁੰਦੀ ਹੈ।

ਇਸੇ ਕਾਰਣ 'ਹਉਂਧਾਰੀ' ਅਤੇ 'ਨਾਮ' ਨਾਲੋਂ ਟੁਟਿਆਂ 'ਜੀਵਾਂ' ਦੀ—

ਸੋਚਣੀ

ਸਮਝ

ਖਿਆਲ

ਨਿਸਚੇ

ਸ਼ਰਧਾ

ਰੀਝਾਂ

ਆਸਾਂ

ਸੁਆਦ

ਕਰਮ

ਧਰਮ

ਕਿਆ

ਅਥਵਾ ਜੀਵਨ ਦੇ ਸਾਰਿਆਂ ਪੱਖਾਂ ਵਿਚ 'ਅੰਤਰ' ਅਥਵਾ ਫਰਕ ਹੁੰਦਾ ਹੈ। ਮਾਇਕੀ ਜੀਵਨ ਦੇ ਇਸ 'ਅੰਤਰ' ਦੀ ਵਜਾਹ ਨਾਲ ਜੀਵਾਂ ਦਾ ਆਪਸ ਵਿਚ—

ਮਤ-ਬੇਦ

ਵਾਦ-ਵਿਵਾਦ

ਝਗੜੇ

ਲੜਾਈਆਂ

ਖੂਨ-ਖਰਾਬੇ

ਜੁਲਮ

ਹੋਣੇ ਲਾਜ਼ਮੀ ਹਨ। ਜਿਸ ਦਾ ਪ੍ਰਤੱਖ ਸਬੂਤ ਸਾਡੇ—

ਦਿਲਾਂ ਵਿਚ

ਘਰਾਂ ਵਿਚ

ਪਰਿਵਾਰਾਂ ਵਿਚ

ਸੰਬੰਧੀਆਂ ਵਿਚ

ਵਿਦਿਆਕ ਅਸਥਾਨਾਂ ਵਿਚ
ਧਾਰਮਿਕ ਅਸਥਾਨਾਂ ਵਿਚ
ਧਰਮਾਂ ਵਿਚ
ਸਰਕਾਰੀ ਮਹਿਕਮਿਆਂ ਵਿਚ
ਕੌਮਾਂ ਵਿਚ
ਦੇਸਾਂ ਵਿਚ
ਵਿਸ਼ਵ ਵਿਚ

‘ਪੁਗਾਟ’ ਪਹਾਰੇ ਦਿਸ ਰਿਹਾ ਹੈ ।

ਦੂਜੇ ਲਫਜ਼ਾਂ ਵਿਚ, ਜਦ ਤਾਂਈ ਸਾਡੇ ਮਨ ਦਾ ‘ਰੁਖ’ ਆਤਮ-ਪ੍ਰਾਇਣ ਹੁੰਦਾ ਹੈ, ਤਾਂ ਅਸੀਂ ਨਾਮ ਦੀ ‘ਅਨਹਦ ਧੁਨੀ’ ਵਿਚ ਮਸਤ ਹੋ ਕੇ ਅਕਾਲ ਪੁਰਖ ਦੀ ‘ਪ੍ਰੀਤ-ਡੋਰੀ’ ਵਿਚ ਪ੍ਰੇਤੇ ਹੁੰਦੇ ਹਾਂ, ਅਤੇ ‘ਹੁਕਮ’ ਅਥਵਾ ਇਲਾਹੀ ‘ਬਾਣੇ’ ਨਾਲ ‘ਸੁਰ’ ਹੋਏ ‘ਸੰਗੀਆਂ-ਸਾਬਿਆਂ’ ਸਾਧਾਂ, ਸੰਤਾਂ, ਗੁਰਮਖ ਪਿਆਰਿਆਂ, ਮਹਾਂਪੁਰਖਾਂ ਦੀ ‘ਸੰਗਤ’ ਵਿਚ ਅੰਮ੍ਰਿਤ ਭੋਜਨ ਅਥਵਾ ‘ਨਾਮ’ ਦੀ—

ੴ

ਲੇਵਾ-ਦੇਵੀ

ਵਣਜ-ਵਪਾਰ

ੴ ਸਤਿਗੁਰ

ਕਰਦੇ ਹਾਂ ਤੇ 'ਲਾਹਾ' ਲੈ ਕੇ ਆਤਮਿਕ ਅਨੰਦ ਮਾਣਦੇ ਹਾਂ ।

ਇਸ ਦੇ ਐਨ ਉਲਟ — ਇਲਾਹੀ ‘ਪ੍ਰੀਤ-ਡੋਰੀ’ ਵਿਚੋਂ ਨਿਕਲ ਕੇ ਅਥਵਾ ਅਕਾਲ ਪੁਰਖ ਨੂੰ ਭੁਲ ਕੇ, ਅਸੀਂ ਸੱਚੀ-ਸੱਚੀ ਆਤਮਿਕ ‘ਸਾਧ ਸੰਗਤ’ ਅਥਵਾ ‘ਸਤ ਸੰਗਤ’ ਤੋਂ ‘ਵਾਂਝੇ’ ਰਹਿੰਦੇ ਹਾਂ ਅਤੇ ‘ਮਨਸੁਖ’ ਬਣ ਕੇ ਮਾਇਕੀ ਮੰਡਲ ਦੇ ‘ਬਿਖਮ ਸੌਕ ਸਾਗਰ’ ਅਥਵਾ ‘ਭਉਜਲ ਬਿਖਮ ਅਸਗਾਹ’ ਵਿਚ ਪਲਚ ਕੇ ਮਰਦੇ, ਜੰਮਦੇ ਤੇ ਨਰਕ ਭੋਗਦੇ ਹਾਂ ।

ਸਾਧਸੰਗਤਿ ਸਿਉ ਸੰਗ ਨ ਕੀਆ ਬਹ ਜੋਨੀ ਦੁਖ ਪਾਵੈ ॥ (ਪੰਨਾ-77)

ਜਿਨ ਸਤਿਗਰ ਸੰਗਤਿ ਸੰਗ ਨ ਪਾਇਆ

ਸੇ ਭਾਗਹੀਣ ਪਾਪੀ ਜਮੀ ਖਾਇਆ ॥

(ਪੰਨਾ-494)

ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥

ਟਿਕਨੁ ਨ ਪਾਵੈ ਬਿਨੁ ਸਤਸੰਗਤਿ ਕਿਸੁ ਆਗੈ ਜਾਇ ਰੂਆਈਐ ॥ (ਪੰ.-532)

ਸਾਧ ਸੰਗਤਿ ਬਿਨੁ ਭੂਮਿ ਮੁਈ ਕਰਤੀ ਕਰਮ ਅਨੇਕ ॥

ਕੈਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥

(ਪੰਨਾ-928)

ਮਨਮੁਖਿ ਆਵੈ ਮਨਮੁਖਿ ਜਾਵੈ ॥ ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥

ਜਿਤਨੇ ਨਰਕ ਸੇ ਮਨਮੁਖਿ ਡੋਗੈ ਗੁਰਮੁਖਿ ਲੇਪੁ ਨ ਮਾਸਾ ਹੋ ॥ (ਪੰਨਾ-1073)

ਜੀਵ ਦੇ ਅੰਤ੍ਰ-ਆਤਮੇ ਇਲਾਹੀ 'ਜੋਤ' ਹੋਣ ਕਰਕੇ, ਜੀਵ ਦੀ 'ਚੇਤਨਤਾ' ਅਥਵਾ ਅੰਤਿਸ਼ਾ-ਕਰਨ ਦੀਆਂ ਗਹਿਰਾਈਆਂ ਵਿਚ 'ਪ੍ਰੀਤ-ਪ੍ਰੇਮ-ਪਿਆਰ' ਦੀ 'ਖਿਚ' ਅਨਜਾਣੇ ਹੀ ਗੁੱਸੀ ਤੌਰ ਤੇ ਪ੍ਰਵਿਰਤ ਹੈ । ਇਸ ਕਰਕੇ ਮਾਇਕੀ ਮੰਡਲ ਵਿਚ ਭੀ ਜੀਵਾਂ ਦੀ ਆਪਸ ਵਿਚ ਮਾਨਸਿਕ ਖਿੱਚ ਅਤੇ ਭਾਈਚਾਰਕ ਮੇਲ-ਜੋਲ ਬਣਿਆ ਰਹਿੰਦਾ ਹੈ, ਜਿਸ ਨੂੰ 'ਮੋਹ' ਆਖਿਆ ਜਾਂਦਾ ਹੈ । ਇਹ 'ਮੋਹ' ਕਾਇਨਾਤ ਦੀਆਂ ਸਾਰੀਆਂ ਜੂਨਾਂ ਵਿਚ ਪ੍ਰਵਿਰਤ ਹੈ । ਇਸੇ ਕਰਕੇ ਜਾਨਵਰ ਅਤੇ ਪੰਛੀ ਆਦਿ 'ਟੋਲਿਆਂ' ਯਾਂ ਡਾਰਾਂ ਵਿਚ ਰਹਿੰਦੇ ਹਨ ਅਤੇ ਇਨਸਾਨ ਪ੍ਰਵਾਰਾਂ, ਪਿੰਡਾਂ ਅਤੇ ਸ਼ਹਿਰਾਂ ਵਿਚ ਇਕੱਠੇ ਸਮਾਜ ਦੇ ਰੂਪ ਵਿਚ ਰਹਿੰਦੇ ਹਨ ।

ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ (ਪੰਨਾ-918)

ਮਾਇਆ ਮੋਹਿ ਸਭੁ ਜਗਤੁ ਉਪਾਇਆ ॥ (ਪੰਨਾ-1052)

ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ (ਪੰਨਾ-1067)

ਆਤਮਿਕ ਮੰਡਲ ਦੀ 'ਪ੍ਰੀਤ-ਪ੍ਰੇਮ-ਪਿਆਰ' ਦੀ ਖਿਚ ਅਥਵਾ 'ਪ੍ਰੀਤ ਡੋਗੀ' ਵਿਚ ਅਨੰਤ ਪ੍ਰਭੂ ਦਾ 'ਭਾਖਿਆ ਭਾਉ ਅਪਾਰ' ਵਾਲਾ ਸਰੂਪ ਪ੍ਰਵਿਰਤ ਹੋਣ ਕਰਕੇ ਇਹ ਸੁਖਦਾਈ, ਅਨੰਦਮਈ ਅਤੇ ਬਿਸਮਾਦੀ ਹੈ ।

ਇਸ ਇਲਾਹੀ ਪਿਆਰ ਦੀ 'ਪ੍ਰੇਮ-ਖੇਲ' ਨੂੰ ਖੇਲਣ ਵਾਲੇ ਗੁਰਮੁਖ ਪਿਆਰਿਆਂ ਨੂੰ 'ਗੁਰਮੁਖ', 'ਸਾਧ', 'ਭਗਤ', 'ਹਰਿਜਨ' ਆਦਿ ਨਾਮਾਂ ਨਾਲ ਸਨਮਾਨਿਆ ਗਿਆ ਹੈ ਅਤੇ ਇਹਨਾਂ ਮਹਾਂ ਪੁਰਖਾਂ ਦੇ ਨਾਲ —

'ਸੰਗ' ਕਰਨ

'ਮੇਲ-ਜੋਲ' ਕਰਨ

'ਸਾਂਝ' ਕਰਨ

'ਲੇਵਾ-ਦੇਵੀ' ਕਰਨ

'ਵਣਜ-ਵਪਾਰ' ਕਰਨ

ਨੂੰ ਹੀ ਗੁਰਬਾਣੀ ਵਿਚ 'ਸਾਧ ਸੰਗਤ' ਅਥਵਾ 'ਸਤਸੰਗਤ' ਕਿਹਾ ਗਿਆ ਹੈ ।

ਆਉ ਸਾਜਨ ਸੰਤ ਮੀਤ ਪਿਆਰੇ ॥

ਮਿਲਿ ਗਾਵਹ ਗੁਣ ਅਗਮ ਅਪਾਰੇ ॥ (ਪੰਨਾ-104)

ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥
(ਪੰਨਾ-368)

ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥ (ਪੰਨਾ-674)

ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥

ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥ (ਪੰ.-881)

ਹਰਿ ਜਨ ਸਗਲ ਉਧਾਰੇ ਸੰਗ ਕੇ ॥

ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥

(ਪੰਨਾ-1208)

ਇਸ ਦੇ ਐਨ ਉਲਟ 'ਨਾਮ' ਦੀਆਂ 'ਪ੍ਰੇਮ-ਸਵੈਪਨਾਵਾਂ' ਤੋਂ ਟੁਟੇ ਹੋਏ ਅਥਵਾ ਅਕਾਲ ਪੁਰਖ ਤੋਂ 'ਬ੍ਰਾਹਮਣ' ਹੋਏ ਜੀਵਾਂ ਦੇ ਇਕੱਠੇ ਹੋਣ ਜਾ ਮੇਲ-ਜੋਲ ਨੂੰ 'ਸਾਧ ਸੰਗਤ' ਅਥਵਾ 'ਸਤਸੰਗਤ' ਨਹੀਂ ਕਿਹਾ ਜਾ ਸਕਦਾ, ਕਿਉਂਕਿ ਇਸ 'ਇਕੱਠੇ' ਜਾ 'ਮੇਲ-ਜੋਲ' ਵਿਚ ਆਤਮਿਕ 'ਪ੍ਰੇਮ ਸਵੈਪਨਾ' ਦੀ ਝਲਕ ਅਥਵਾ 'ਨਾਮ' ਦੀ 'ਪਾਰਸ ਕਲਾ' ਨਹੀਂ ਹੁੰਦੀ ।

ਕਿਸੇ ਗੁਰਮੁਖ ਵਿਦਵਾਨ ਨੇ ਠੀਕ ਲਿਖਿਆ ਹੈ, ਕਿ ਇਲਾਹੀ 'ਪ੍ਰੇਮ-ਸਵੈਪਨਾ' ਤੋਂ 'ਅਣਰੰਗੇ ਮਨੁਖਾਂ ਦੇ ਇਕੱਠੇ' ਨੂੰ 'ਸਾਧ ਸੰਗਤ' ਅਥਵਾ 'ਸਤ ਸੰਗਤ' ਕਹਿਣਾ ਨਾਵਾਜ਼ਬ ਤੇ ਭੁਲੇਖਾ ਹੈ । ਐਸੇ 'ਨਾਮ' ਤੋਂ 'ਅਣਰੰਗੇ' ਅਥਵਾ ਸੱਖਣੇ ਅਤੇ ਮਾਇਆ ਵਿਚ ਰੰਗੇ ਮਨੁਖਾਂ ਦੇ ਮੇਲ ਨੂੰ ਗੁਰਬਾਣੀ ਵਿਚ ਇਉਂ ਦਰਸਾਇਆ ਗਿਆ ਹੈ—

ਸਦਾ ਸਹਾਈ ਸੰਤ ਪੇਖਹਿ ਸਦਾ ਹਜ਼ੂਰਿ ॥

ਨਾਮ ਬਿਹੂਨੜਿਆ ਸੇ ਮਰਨਿ ਵਿਸੂਰਿ ਵਿਸੂਰਿ ॥

(ਪੰਨਾ-397)

ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧ ॥.....

ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥

(ਪੰਨਾ-959)

ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥

ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੋਰਿ ॥

(ਪੰਨਾ-1369)

ਉਦਾਹਰਣ ਦੇ ਤੌਰ ਤੇ 'ਮੁਰਦਾ ਲੋਥਾਂ' ਦੇ ਇਕੱਠ ਵਿਚੋਂ ਬਦਬੋ ਹੀ ਫੈਲਦੀ ਹੈ, ਜੋ ਜੀਉਂਦੇ ਜੀਵਾਂ ਲਈ ਦੁਖਦਾਈ ਅਤੇ ਅਸਹਿ ਹੁੰਦੀ ਹੈ ।

'ਨਾਮ' ਅਥਵਾ ਇਲਾਹੀ 'ਪ੍ਰੇਮ-ਸਵੈਪਨਾ' ਤੋਂ ਬਗੈਰ, ਜੀਵਾਂ ਦੀ ਚੇਤਨਤਾ ਅਤੀ ਮਲੀਨ ਅਤੇ ਨੀਵੀਂ ਹੋ ਜਾਂਦੀ ਹੈ, ਜਿਸ ਕਾਰਣ ਉਹਨਾਂ ਦੇ ਮੇਲ-ਜੋਲ ਅਤੇ ਵਿਵਹਾਰ ਵਿਚੋਂ ਭੀ ਮਾਇਕੀ ਬਦਬੂ ਦੀ 'ਸੜਿਹਾਂਦ' ਉਪਜਦੀ ਹੈ—ਜਿਸ ਦਾ ਉਹਨਾਂ ਦੇ ਸੰਗੀਆਂ-ਸਾਥੀਆਂ ਉਤੇ 'ਮੁਰਦਿਆਂ ਦੀ ਸੜਿਹਾਂਦ' ਵਾਂਗ ਅਤਿਅੰਤ ਭੈੜਾ ਤੇ ਮਾਰੂ ਅਸਰ ਪੈਂਦਾ ਹੈ । ਇਥੋਂ ਤਾਂਦੀ ਕਿ ਉਹਨਾਂ ਦੇ 'ਮੋਹ-ਪਿਆਰ' ਵਿਚ ਭੀ 'ਮੈਂ-ਮੇਰੀ' ਦੀ ਅੰਸ ਹੁੰਦੀ ਹੈ । ਏਸੇ ਕਰਕੇ ਮਾਇਕੀ ਪਿਆਰ ਅਥਵਾ 'ਮੋਹ' ਨੂੰ ਗੁਰਬਾਣੀ ਵਿਚ ਇਉਂ ਦਰਸਾਇਆ ਗਿਆ ਹੈ—

ਜਗਤ ਮੈਂ ਝੂਠੀ ਦੇਖੀ ਪ੍ਰੀਤਿ ॥

ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥ ਰਹਾਉ ॥

ਮੇਰਉ ਮੇਰਉ ਸਬੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥

(ਪੰਨਾ-536)

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥

(ਪੰਨਾ-570)

ਮਾਇਆ ਮੋਹੁ ਸਭੁ ਕੂੜ੍ਹ ਹੈ ਕੂੜ੍ਹ ਹੋਇ ਗਇਆ ॥

ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥

(ਪੰਨਾ-790)

ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੋ ਖੇਹ ॥	
ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥	(ਪੰਨਾ-1006)
ਗੁਰਬਾਣੀ ਵਿਚ ਅਕਾਲ ਪੁਰਖ ਤੋਂ ਭੁਲਿਆਂ ਤੇ ਬੇਮੁਖ ਹੋਏ ਜੀਵਾਂ ਨੂੰ 'ਮੁਰਦਾ'	
ਕਿਹਾ ਗਿਆ ਹੈ—	
ਸਤਿਗੁਰ ਜਿਨੀ ਨ ਸੇਵਿਓ ਸਬਦਿ ਨ ਕੀਤੇ ਵੀਚਾਰੁ ॥	
ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥	(ਪੰਨਾ-88)
ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥	
ਨਾਨਕ ਅਵਰੁ ਨ ਜੀਵੈ ਕੋਇ ॥	(ਪੰਨਾ-142)
ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀਂ ਭਗਵੰਤ ॥	(ਪੰਨਾ-253)
ਹਰਿ ਬਿਸਰਤ ਸੋ ਮੁਆ ॥	(ਪੰਨਾ-407)
ਇਸ ਤੋਂ ਸਪਸ਼ਟ ਹੈ, ਕਿ ਨਾਮ ਅਥਵਾ ਇਲਾਹੀ 'ਪ੍ਰੇਮ ਸਵੈਪਨਾ' ਤੋਂ ਟੁਟੇ ਹੋਏ 'ਜੀਵ' ਆਤਮਿਕ ਤੌਰ ਤੇ 'ਮੁਰਦੇ' ਹੁੰਦੇ ਹਨ ਅਤੇ ਇਹਨਾਂ ਮੁਰਦਿਆਂ ਦੇ ਆਪਸ ਵਿਚ ਮੇਲ-ਮਿਲਾਪ ਅਥਵਾ 'ਸੰਗ' ਵਿਚੋਂ ਭੀ 'ਮੁਰਦਿਹਾਣ ਦੀ ਬਦਬੱਧੇ' ਨਿਕਲਣੀ ਸੁਭਾਵਕ ਹੈ ।	

ਸਾਰੇ ਵਿਸ਼ਵ ਵਿਚ ਜੋ—

४८

१३

ਪਿਰਨਾ

ਈਰਖਾ-ਦਵੈਤ

वैर-विरोप

ੴ ਰਾਮ

ਲੜਾਈਆਂ

ਬਦਲੇ

ਦਾ ਬੋਲ-ਬਾਲਾ ਤੇ ਵਰਤ-ਵਰਤਾਰਾ ਨਜ਼ਰ ਆਉਂਦਾ ਹੈ, ਇਹ ਸਭ ਇਨਸਾਨੀ 'ਮੁਰਦਿਹਾਣ' ਦੀ ਬਦਬੋ ਦਾ ਪ੍ਰਤਿਬਿੰਬ ਯਾ ਪ੍ਰਗਟਾਵਾ ਹੈ ।

ਇਹ ‘ਵਿਸ਼ਵਾਸ-ਹੀਣ’ ਨਾਮ ਤੋਂ ਟੁਟੇ ਹੋਏ ‘ਮੁਰਦਾ’ ਜੀਵ, ਖੁਦ ਮੋਹ-ਮਾਇਆ ਦੇ ‘ਅਗਨ-ਸੋਕ-ਸਾਗਰ’ ਵਿਚ ਸੜਦੇ-ਬਲਦੇ ਰਹਿੰਦੇ ਹਨ, ਅਤੇ ਜਿਸ ਨਾਲ ਭੀ ਇਹ ‘ਸੰਗ’ ਯਾਂ ‘ਮੇਲ’ ਕਰਦੇ ਹਨ — ਉਹਨਾਂ ਨੂੰ ਭੀ ਆਪਣੀ ਮੋਹ-ਮਾਇਆ ਦੀ ਅੱਗ ਦੀ ‘ਚੁਆਤੀ’ ਲਾ ਦਿੰਦੇ ਹਨ। ਇਸ ਤਰ੍ਹਾਂ ਇਹਨਾਂ ਦੇ ‘ਇਕੱਠ’ ਨਾਲ ਇਸ ਮਾਇਕੀ ‘ਅਗਨ-ਸੋਗ-ਸਾਗਰ’ ਦੇ ਭੁੰਬੜ ਵਿਚ ਹੋਰ ਵਾਪਾ ਹੰਦਾ ਹੈ।

ਪੁਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥

ਓਸੁ ਅੰਦਰਿ ਕੂੜੁ ਕੂੜੇ ਕਰਿ ਬੁੜੈ ਅਣਹੋਦੇ ਝਗੜੇ ਦਜਿ ਓਸ ਦੈ ਗਲਿ ਪਾਇਆ

॥

ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥

ਓਹੁ ਘਰਿ ਘਰਿ ਹੰਢੇ ਜਿਉ ਰੰਨ ਦ੍ਰੋਹਾਗਣਿ

ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ (ਪੰਨਾ-303)

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਬਿਰੁ ਨਾਹਿ ॥

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ (ਪੰਨਾ-652)

ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥ (ਪੰਨਾ-1415)

ਅਸਲ ਵਿਚ ‘ਧਾਰਮਿਕ ਅਸਥਾਨ’, ਧਰਮਸ਼ਾਲਾ, ਡੇਰੇ, ਮਠ, ਦਰਗਾਹ ਅਤੇ ਠਾਠ
ਆਦਿ—

ਪਵਿਤ੍ਰਤਾ

ਪ੍ਰੇਮ-ਸਵੈਪਨਾ

ਮਾਨਸਿਕ ਠੰਢ

ਆਤਮਿਕ ਜੀਵਨ ਸੇਧ

ਹਰੀ ਕੀਰਤਨ

ਭਗਤੀ

ਨਾਮ-ਅਭਿਆਸ

ਆਦਿ, ਦੈਵੀ ਗੁਣਾਂ ਦੇ ‘ਕੇਂਦਰ’ ਹੋਣੇ ਚਾਹੀਦੇ ਹਨ ।

ਪਰ, ਬੜੀ ਨਿਰਾਸਤਾ ਅਤੇ ਦੁਖ ਦੀ ਗੱਲ ਹੈ, ਕਿ ਇਹੋ ਜਿਹੇ ਪਵਿਤ੍ਰ ਆਤਮਿਕ
ਕੇਂਦਰਾਂ ਨੂੰ ਭੀ, ਨਾਮ ਤੋਂ ਟੁਟੇ ਹੋਏ ਅਖੌਤੀ ਧਰਮੀਆਂ ਨੇ ਆਪਣੀ ਅੰਦਰਲੀ ਮਾਨਸਿਕ
ਅੱਗ ਜਾ ਲਾਈ ਹੈ, ਅਤੇ ਉਥੇ ਭੀ—

ਈਰਥਾ-ਦਵੈਤ

ਤਅੱਸੁਬ

ਲੋਭ

ਕ੍ਰੂਪ

ਹੰਕਾਰ

ਡਰ

ਸਹਿਮ

ਅਸ਼ਾਂਤੀ

ਬੇਮੁਖਤਾ

ਦਾ ਬੋਲ-ਬਾਲਾ ਅਤੇ ਵਰਤ-ਵਰਤਾਰਾ ਹੋ ਰਿਹਾ ਹੈ । ਇਸ ਦਾ ਪ੍ਰਗਟਾਵਾ ਜਾਹਰਾ ਤੌਰ
ਤੇ ਨਿਤਾ-ਪ੍ਰਤੀ ਦੇਖਣ ਅਤੇ ਸੁਣਨ ਵਿਚ ਆ ਰਿਹਾ ਹੈ ।

ਅਸੀਂ ਆਪਣੀ ਅਗਿਆਨਤਾ ਅਤੇ ਬੇਮੁਖਤਾ ਵਿਚ—

ਨੀਵੀਅਂ ਰੁਚੀਅਂ
ਨੀਵੇਂ ਖਿਆਲ
ਪਾਰਟੀ ਬਾਜ਼ੀ
ਈਰਖਾ-ਦਵੈਤ
ਵੈਰ-ਵਿਰੋਧ
ਨਿਜੀ ਸੁਆਰਥ
'ਕੁਰਸੀ' ਦੀ ਲਾਲਸਾ
ਚੰਘਰ ਦੀ ਭੁੱਖ
ਹਉਮੈ ਦਾ ਪ੍ਰਗਟਾਵਾ

ਕਰਦਿਆਂ ਹੋਇਆਂ ਧਰਮ ਅਸਥਾਨਾਂ ਨੂੰ ਭੀ—

ਈਰਖਾ-ਦਵੈਤ ਦੇ ਅੱਡੇ
ਹਉਮੈ ਦਾ ਅਖਾੜਾ
ਕ੍ਰੋਧ ਦਾ ਖੇਤਰ
ਨਿਜੀ ਸੁਆਰਥ ਦਾ ਜ਼ਰੀਆ
ਮਾਇਕੀ ਲਾਭ
ਗੱਪ-ਸ਼ਾਪ ਦਾ ਅਖਾੜਾ
ਨਿੰਦਾ-ਚੁਗਲੀ ਦਾ ਕੇਂਦਰ
ਧੜੇ-ਬਾਜੀ ਦਾ ਅੱਡਾ
ਖਿੱਚੋ-ਤਾਣ ਦਾ ਕੇਂਦਰ
ਬਦਲਾ ਲੈਣ ਦਾ ਜ਼ਰੀਆ

ਬਣਾ ਡਿਆ ਹੈ ।

ਦੁਖਦਾਈ ਗੱਲ ਤਾਂ ਇਹ ਹੈ ਕਿ ਜਿਸ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਨੂੰ ਅਸੀਂ 'ਇਸ਼ਟ'
ਤੇ 'ਗੁਰੂ' ਮੰਨਦੇ ਹਾਂ — ਉਸ ਦੀ ਪਾਵਨ ਹਜ਼ੂਰੀ ਵਿਚ ਧਰਮ ਦੇ ਨਾਉਂ ਉਤੇ ਗੁਰਬਾਣੀ ਦੇ
ਆਸੇ ਦੇ ਐਨ ਉਲਟ ਈਰਖਾ-ਦਵੈਤ, ਵੈਰ-ਵਿਰੋਧ, ਲੋਭ, ਸੁਆਰਥ, ਕ੍ਰੋਧ ਅਤੇ 'ਹਉਮੈ'
ਦਾ ਖੁੱਲਮ-ਖੁੱਲਾ ਪ੍ਰਗਟਾਵਾ ਕਰਦੇ ਰਹਿੰਦੇ ਹਾਂ ਅਤੇ 'ਗੁਰੂ ਗ੍ਰੰਥ ਸਾਹਿਬ' ਦੀ ਬੇਅਦਬੀ
ਕਰਕੇ ਅਪਣੇ ਧਰਮ ਦੀ ਗਿਲਾਨੀ ਦਾ ਇਸ਼ਤਿਹਾਰ ਆਪ ਹੀ ਪ੍ਰਸਤੁਤ ਕਰਦੇ ਹਾਂ ।

ਇਸ ਤਰ੍ਹਾਂ ਅਸੀਂ ਆਪਣੀ ਮਾਨਸਿਕ ਗਿਲਾਨੀ ਯਾ 'ਅਗਨੀ ਦੀ ਚਿਣਗ' ਅਪਣੇ
ਨਾਲ, ਧਰਮ-ਅਸਥਾਨਾਂ ਵਿਚ ਲੈ ਜਾਂਦੇ ਹਾਂ ਅਤੇ ਇਕ ਢੂਜੇ ਨੂੰ 'ਚੁਆਤੀ' ਲਾਈ ਜਾਂਦੇ
ਹਾਂ । ਇਸ ਦੇ ਨਤੀਜੇ ਵਜੋਂ ਪਵਿੱਤਰ ਧਾਰਮਿਕ ਅਸਥਾਨਾਂ ਵਿਚ ਭੀ—

ਲੋਭ-ਲਹਿਰ
 ਤੂੰ-ਤੂੰ, ਮੈਂ-ਮੈਂ
 ਹਉਮੈ ਦੀਆਂ ਬੜਕਾਂ
 ਧੜੇ ਬਾਜ਼ੀ
 ਖਿਚੋ-ਤਾਣ
 ਤਾਹਨੇ-ਮਿਹਣੇ
 ਲੜਾਈਆਂ-ਝਗੜੇ
 ਖੂਨ-ਖਰਾਬੇ
 ਬਦਲੇ ਲੈਣੇ

ਆਦਿ, ਘਰਨਾਯੋਗ, ਭਿਆਨਕ ਅਤੇ ਦੁਖਦਾਈ ਕਰਤੂਤਾਂ ਹੁੰਦੀਆਂ ਰਹਿੰਦੀਆਂ ਹਨ।

ਸਾਡੀ ਧਾਰਮਿਕ ਗਿਲਾਨੀ ਨੂੰ ਭਾਈ ਸਾਹਿਬ ਭਾਈ ਗੁਰਦਾਸ ਜੀ ਨੇ ਇਉਂ ਵਰਨਣ ਕੀਤਾ ਹੈ—

ਬਾਹਰਿ ਕੀ ਅਗਨਿ ਬੁਝਤ ਜਲ ਸਰਿਤਾ ਕੈ,
 ਨਾਉ ਮੈ ਜਉ ਅਗਨਿ ਲਾਗੈ ਕਿਸੇ ਕੈ ਬੁਝਾਈਐ ॥
 ਬਾਹਰਿ ਸੈ ਭਾਗਿ ਓਟ ਲੀਜੀਅਤ ਕੋਟ ਗੜ੍ਹ,
 ਗੜ੍ਹ ਮੈ ਜਉ ਲੂਟਿ ਲੀਜੈ ਕਹੋ ਕਤ ਜਾਈਐ ॥
 ਚੌਰਨ ਕੈ ਤ੍ਰਾਸ ਜਾਏ ਸ਼ਰਨਿ ਨਰਿਦ,
 ਮਾਰੈ ਮਹੀਪਤਿ ਜੀਉ ਕਿਸੇ ਕੈ ਬਚਾਈਐ ॥
 ਮਾਇਆ ਭਰ ਭਰਪਤ ਹਾਰਿ ਗੁਰ ਦੁਆਰਿ ਜਾਵੈ,
 ਤਹਾਂ ਜਉ ਬਿਆਪੈ ਮਾਇਆ ਕਹਾਂ ਠਹਰਾਈਐ ॥ (ਕ. ਭਾ. ਗੁ. 544)

ਅਫਸੋਸ ਦੀ ਗੱਲ ਹੈ, ਕਿ ਇਹ ਧਾਰਮਿਕ ਗਿਲਾਨੀ ਦਾ ਪ੍ਰਗਟਾਵਾ, ‘ਸਤਸੰਗ’ ਅਥਵਾ ‘ਸਾਧ ਸੰਗਤ’ ਦੀ ‘ਆੜ’ ਵਿਚ ਕੀਤਾ ਜਾਂਦਾ ਹੈ। ਇਸ ਧਾਰਮਿਕ ਗਿਲਾਨੀ ਦੇ ਪ੍ਰਗਟਾਵੇ ਨੂੰ ‘ਸਤਸੰਗਤ’ ਅਥਵਾ ‘ਸਾਧ ਸੰਗਤ’ ਦਾ ਨਾਉਂ ਦੇਣਾ, ਸਾਡੀ ਅਗਿਆਨਤਾ ਦੀ ‘ਭੁਲ’ ਹੈ।

ਅਸੀਂ ਬਾਹਰਮੁਖੀ ਧਰਮ ਦੇ ਦੀਰਘ ‘ਭਰਮ-ਭੁਲੇਖੇ’ ਵਿਚ—ਅਵੇਸਲੇ, ਬੇ-ਪ੍ਰਵਾਹ, ਅਣਜਾਣ, ਅਗਿਆਨੀ, ਸੰਤੁਸ਼ਟ ਹੋ ਕੇ ਅਤੇ ਭਲੇ-ਭਲੇਰੇ ਬਣ ਕੇ—

ਸੱਚੀ-ਸੁੱਚੀ
 ਇਲਾਹੀ ‘ਰੰਗ’ ਵਾਲੀ
 ਆਤਮਿਕ ‘ਰਸ’ ਵਾਲੀ
 ‘ਚੁਪ-ਪ੍ਰੀਤ’ ਵਾਲੀ
 ‘ਪ੍ਰੀਤ-ਛੋਰੀ’ ਵਾਲੀ

ਪਿਆਰ ਵਲਵਲਿਆਂ ਵਾਲੀ
 'ਪ੍ਰੈਮ-ਸਵੈਪਨਾ' ਵਾਲੀ
 'ਰੁਣ-ਝੁਣ' ਵਾਲੀ
 'ਅਨਹਦ ਧੁਨੀ' ਵਾਲੀ
 'ਆਤਮਿਕ ਜੀਵਨ' ਵਾਲੀ
 'ਜੀਉਂਦੀ-ਜਾਗਦੀ'
 ਆਤਮਿਕ 'ਛੋਹ' ਵਾਲੀ
 ਆਤਮਿਕ 'ਖਿੱਚ' ਵਾਲੀ
 'ਨਾਮ' ਵਾਲੀ

'ਸਤ ਸੰਗਤ' ਅਥਵਾ 'ਸਾਧ ਸੰਗਤ' ਦੇ ਅੰਤ੍ਰ-ਆਤਮਿਕ 'ਮਾਰਗ' ਦੀ 'ਪ੍ਰੈਮ-ਖੇਲ' ਤੋਂ
ਵਾਂਝੇ ਰਹਿੰਦੇ ਹਨ ।

ਏਥੇ ਹੀ ਬਸ ਨਹੀਂ, ਸਾਡੇ ਅਖੌਤੀ ਧਰਮ ਪ੍ਰਚਾਰਕ ਤੇ ਧਰਮ ਦੇ ਠੇਕੇਦਾਰ
ਭੋਲੇ-ਭਾਲੇ ਹੋਣਹਾਰ ਜਗਿਆਸੂਆਂ ਨੂੰ ਬਾਹਰਮੁਖੀ ਫੋਕੇ ਕਰਮ-ਕਾਂਡ ਵਿਚ ਹੀ ਪ੍ਰਚਾਈ
ਤੇ ਰਸਾਈ ਰਖਦੇ ਹਨ ।

ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥

ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥

ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥

ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥ (ਪੰਨਾ-642)

ਹਠ ਨਿਗ੍ਰਹੁ ਕਰਿ ਕਾਇਆ ਛੀਜੈ ॥

ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ (ਪੰਨਾ-905)

ਇਹ ਤਾਂ ਨਿਗੀ-ਪੁਰੀ ਜਾਹਰਾ 'ਕੁਸੰਗਤ' ਹੈ, ਜਿਸ ਨੂੰ 'ਸਤਸੰਗ' ਕਹਿਣਾ 'ਸਤਸੰਗਤ'
ਅਥਵਾ 'ਸਾਧ ਸੰਗਤ' ਲਫਜ਼ਾਂ ਦੀ ਨਿਰਾਦਰੀ ਹੈ ।

ਸਾਡੇ ਸਮੁੱਚੇ ਜੀਵਨ ਅਥਵਾ ਸ਼ਬਦੀਅਤ ਨੂੰ — ਰੰਗਣ, ਢਾਲਣ, ਘੜਨ, ਬਦਲਣ
ਅਤੇ ਬਨਾਉਣ ਦਾ ਇਕੋ-ਇਕ ਸਾਧਨ ਜਾਂ ਜ਼ਰੀਆ 'ਸੰਗਤ' ਹੀ ਹੈ ।

ਦੂਜੇ ਲਫਜ਼ਾਂ ਵਿਚ 'ਸੰਗਤ' ਹੀ ਸਾਡੇ 'ਜੀਵਨ' ਨੂੰ —

ਸੁਖਦਾਈ	ਯਾ	ਦੁਖਦਾਈ
ਕਾਮਯਾਬ	ਯਾ	ਨਿਸਫਲ
ਨੇਕ	ਯਾ	ਬਦ
ਪਰਮਾਰਥੀ	ਯਾ	ਮਾਇਕੀ
ਆਤਮ ਪ੍ਰਾਇਣ	ਯਾ	ਮਾਇਆ ਪ੍ਰਾਇਣ
ਸ਼ਾਂਤ	ਯਾ	ਅਸ਼ਾਂਤ

ਪ੍ਰੇਮ-ਮਈ	ਯਾ	ਫੋਕਾ
ਚੜ੍ਹਦੀਆਂ ਕਲਾਂ	ਯਾ	ਢਹਿੰਦੀਆਂ ਕਲਾਂ
ਮੁਕਤੀ	ਯਾ	ਬੰਧਨ
ਸੁਰਗ	ਯਾ	ਨਰਕ
ਚਰਨ-ਸ਼ਰਨ	ਯਾ	ਜਮਾਂ ਦੇ ਵਸ
ਨਾਮ ਦੀ ਠੰਢ	ਯਾ	ਮਾਇਕੀ ਅਗਨ
ਆਤਮ ਗਿਆਨ	ਯਾ	ਭਰਮ-ਭੁਲਾਵਾ
ਪ੍ਰੇਮ ਸਵੈਪਨਾ	ਯਾ	ਈਰਖਾ ਦੀ ਸਾੜ
‘ਤੂੰ ਹੀ ਤੂੰ’	ਯਾ	ਮੈਂ-ਮੇਰੀ
ਗੁਰਮੁਖ	ਯਾ	ਮਨਮੁਖ
ਆਸਤਿਕ	ਯਾ	ਨਾਸਤਿਕ

ਆਦਿ, ਢਾਲਣ, ਬਦਲਣ ਅਤੇ ਬਨਾਉਣ ਦੇ ਸਮਰਥ ਹੈ ।

ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥

ਜੋ ਜੈਸੀ ਸੰਗਤਿ ਮਿਲੈ ਸੋ ਤੈਸੇ ਫਲੁ ਖਾਇ ॥

(ਪੰਨਾ-1369)

ਕਾਹੂ ਦਸ਼ਾ ਕੇ ਪਵਨ ਗਵਨ ਕੈ ਬਰਖਾ ਹੈ,

ਕਾਹੂ ਦਸ਼ਾ ਕੋ ਪਵਨ ਬਾਦਰ ਬਿਲਾਤ ਹੈ ॥

ਕਾਹੂ ਜਲ ਪਾਨ ਕੀਏ ਰਹਤ ਅਰੋਗ ਦੇਹੀ,

ਕਾਹੂ ਜਲ ਪਾਨ ਬਿਆਪੈ ਬਿੱਥਾ ਬਿਲਲਾਤ ਹੈ ॥

ਕਾਹੂ ਗ੍ਰਿਹ ਕੀ ਅਗਨਿ ਪਾਕ ਸਾਕ ਸਿਧ ਕਰੈ,

ਕਾਹੂ ਗ੍ਰਾਹ ਕੀ ਅਗਨਿ ਭਵਨ ਜਰਾਤ ਹੈ ॥

ਕਾਹੂ ਕੀ ਸੰਗਤਿ ਮਿਲੀ ਜੀਵਨ ਮੁਕਤਿ ਹੁਇ,

ਕਾਹੂ ਕੀ ਸੰਗਤਿ ਮਿਲ ਜਮਪੁਰਿ ਜਾਤ ਹੈ ॥

(ਕ. ਭਾ. ਗੁ. 549)

ਚਲਦਾ

